

ਭੈਰਉ ਮਹਲਾ ੫ ॥

Bhairao, Fifth Mehl:

ਲੇਪੁ ਨ ਲਾਗੋ ਤਿਲ ਕਾ ਮੂਲਿ ॥

The poison had absolutely no harmful effect.

ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ ॥੧॥

But the wicked Brahmin died in pain. ||1||

ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥

The Supreme Lord God Himself has saved His humble servant.

ਪਾਪੀ ਮੂਆ ਗੁਰ ਪਰਤਾਪਿ ॥੧॥ ਰਹਾਉ ॥

The sinner died through the Power of the Guru. ||1||Pause||

ਅਪਣਾ ਖਸਮੁ ਜਨਿ ਆਪਿ ਧਿਆਇਆ ॥

The humble servant of the Lord and Master meditates on Him.

ਇਆਣਾ ਪਾਪੀ ਓਹੁ ਆਪਿ ਪਚਾਇਆ ॥੨॥

He Himself has destroyed the ignorant sinner. ||2||

ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥

God is the Mother, the Father and the Protector of His slave.

ਨਿੰਦਕ ਕਾ ਮਾਥਾ ਈਹਾਂ ਉਹਾ ਕਾਲਾ ॥੩॥

The face of the slanderer, here and hereafter, is blackened. ||3||

ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥

The Transcendent Lord has heard the prayer of servant Nanak.

ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥੪॥੯॥

The filthy sinner lost hope and died. ||4||9||